




(uten bilder)

- Ghanaian folktales
- Wiehan de Jager
- Anu Gill
- panjabi / bokmal
- nivå 3



Anansi og visdommen

ਮਾਨਸੀ ਅਤੇ ਵਿਧਮਨ

Barnebøker for Norge

barnebokser.no

ਮਾਨਸੀ ਅਤੇ ਵਿਧਮਨ / Anansi og visdommen

Skrevet av: Ghanaian folktales

Illustrert av: Wiehan de Jager

Oversatt av: Anu Gill (pa), Finn Stranger-

Johannessen (nb)

Denne fortellingen kommer fra African Storybook (africanstorybook.org) og er videreformidlet av Barnebøker for Norge (barnebokser.no), som tilbyr barnebøker på mange språk som snakkes i Norge.

Dette verket er lisensiert under en Creative Commons

[Navngivelse 3.0 Internasjonal Lisens.](https://creativecommons.org/licenses/by/3.0/deed.no)

<https://creativecommons.org/licenses/by/3.0/deed.no>





ਬਹੁਤ ਸਮਾਂ ਪਹਿਲਾਂ ਲੋਕਾਂ ਨੂੰ ਕੁਝ ਪਤਾ ਨਹੀਂ ਸੀ। ਉਹਨਾਂ ਨੂੰ ਫਸਲ ਬੀਜਣੀ ਨਹੀਂ ਸੀ ਆਉਂਦੀ, ਕੱਪੜੇ ਬੁਣਨੇ ਨਹੀਂ ਸੀ ਆਉਂਦੇ, ਅਤੇ ਲੋਹੇ ਦੇ ਸੰਦ ਬਣਾਉਣੇ ਨਹੀਂ ਸੀ ਆਉਂਦੇ। ਅਕਾਸ਼ ਵਿੱਚ, ਪਰਮੇਸ਼ੁਰ ਨਯਾਮੀ ਕੋਲ ਸੰਸਾਰ ਦੀ ਸਾਰੀ ਬੁੱਧੀ ਸੀ। ਉਸਨੇ ਬੁੱਧੀ ਨੂੰ ਮਿੱਟੀ ਦੇ ਘੜੇ ਵਿੱਚ ਸੁਰੱਖਿਅਤ ਰੱਖਿਆ ਹੋਇਆ ਸੀ।

...


For lenge, lenge siden visste ikke folk noen ting. De visste ikke hvordan man dyrket jorda, de kunne ikke veve tøy eller lage redskaper av jern. Det var guden Nyame oppe i himmelen som hadde all verdens visdom. Han gjemte den i en leirkrukke.



ਉਹ ਜ਼ਮੀਨ 'ਤੇ ਟੁਕੜੇ-ਟੁਕੜੇ ਹੋ ਕੇ ਟੁੱਟ ਗਿਆ। ਹੁਣ ਹਰ ਕੋਈ ਬੁੱਧੀ ਸ਼ੇਅਰ ਕਰ ਸਕਦਾ ਸੀ। ਅਤੇ ਇਸ ਤਰ੍ਹਾਂ ਲੋਕਾਂ ਨੇ ਖੇਤੀ, ਕੱਪੜੇ ਬੁਣਨੇ, ਲੋਹੇ ਦੇ ਸੰਦ ਬਣਾਉਣੇ, ਅਤੇ ਹੋਰ ਸਾਰੇ ਕੰਮ ਸਿੱਖੇ ਜੋ ਕਿ ਲੋਕਾਂ ਨੂੰ ਅੱਜ ਆਉਂਦੇ ਹਨ।

...


Den gikk i tusen knas på bakken. Da ble det fritt for alle å dele visdommen. Og slik lærte folk å dyrke jorda, veve klær og lage redskaper av jern, og alle de andre tingene folk vet hvordan de skal lage.



ਸਿੱਖ ਦਿਨ, ਨਾਮਾਸ਼ੀ ਨੇ ਵੈਸਲਾ ਕੀਤਾ ਕਿ ਉਹ ਬੁੱਧੀ ਦਾ ਘਾਸ਼ਾ ਅਨਾਨਾਸ਼ੀ ਨੂੰ ਦੇਵੇਗਾ।
ਸੁ ਦਾ ਵੀ ਅਨਾਨਾਸ਼ੀ ਸਿੱਟੀ ਦੇ ਘਾੜੇ ਵਿੱਚ ਦੇਖਦਾ, ਉਹਿ ਹੁੜ ਕਣ ਨਵਾਂ ਸਿੱਖਦਾ ਸੀ। ਸਿਹ ਥਹੜ
ਦਿਲਚਸਪ ਸੀ!

...

En dag bestemte Nyame seg for å gi krukka med visdom
til Anansi. Hver gang Anansi så i krukka lærte han noe
nytt. Det var spennende!



ਸਲਟੀ ਹੀ, ਉਹ ਕੁੱਖ ਦੇ ਉੱਪਰ ਪਹੁੰਚ ਗਿਆ। ਪਰ ਉਹ ਨੇ ਕੁੱਖ ਨੂੰ ਖੋਲਿਆ,
"ਸਾਰੀ ਬੁੱਧੀ ਤਾਂ ਮੈਂ ਕੁੱਲ ਰੋਣੀ ਚਾਹੀਦੀ ਸੀ, ਪਰ ਸਿੱਖ ਮੈਂ ਪੁੱਤਰ ਮੈਂ ਨੇ ਨਾਲੋਂ ਵੱਧ
ਖੁਸ਼ ਹੋ ਗਿਆ।" ਅਨਾਨਾਸ਼ੀ ਸਿੱਟੀ ਗਿੱਲੇ ਸਿੱਕੇ ਸੀ ਕਿ ਉਹ ਨੇ ਸਿੱਟੀ ਦੇ ਘਾੜੇ ਨੂੰ
ਖੋਲ੍ਹ ਦਿੱਤਾ।

...

Snart var han oppe i toppen av treet. Men så stusset han
og tenkte: "Det var jo jeg som skulle ha all denne
visdommen, men nå var sønnen min lurene enn meg!"
Anansi ble så sint at han kastet krukka ned fra treet.



ਲਾਲਚੀ ਅਨਾਨਸੀ ਨੇ ਸੋਚਿਆ, “ਮੈਂ ਘੜੇ ਨੂੰ ਲੰਬੇ ਰੁੱਖ ਦੇ ਉੱਪਰ ਸੁਰੱਖਿਅਤ ਰੱਖਾਂਗਾ। ਫੇਰ ਮੈਂ ਇਸਨੂੰ ਆਪਣੇ ਆਪ ਲਈ ਰੱਖ ਸਕਦਾ ਹਾਂ!” ਉਸਨੇ ਲੰਬਾ ਧਾਗਾ ਬੁਣਿਆ, ਮਿੱਟੀ ਦੇ ਘੜੇ ਦੇ ਆਲੇ-ਦੁਆਲੇ ਲਪੇਟਿਆ, ਅਤੇ ਉਸ ਦੇ ਪੇਟ ਨਾਲ ਬੰਨ੍ਹਿਆ। ਉਹ ਰੁੱਖ ਤੇ ਚੜ੍ਹਨ ਲੱਗਾ। ਪਰ ਰੁੱਖ ਤੇ ਚੜ੍ਹਨਾ ਮੁਸ਼ਕਲ ਸੀ ਕਿਉਂਕਿ ਘੜਾ ਉਸਦੇ ਗੋਡਿਆਂ ਵਿੱਚ ਵੱਜੀ ਜਾਂਦਾ ਸੀ।

...

Grådige Anansi tenkte: “Jeg gjemmer krukka i toppen av et høyt tre. Sånn kan jeg ha den helt for meg selv!” Han spant en lang tråd, bandt den rundt leirkrukka og knyttet den om livet. Og begynte å klatre. Men det var vanskelig å klatre i treet med krukka som slo borti knærne hans hele tiden.



ਇਸ ਸਮੇਂ ਅਨਾਨਸੀ ਦਾ ਨੌਜਵਾਨ ਪੁੱਤਰ ਰੁੱਖ ਦੇ ਥੱਲੇ ਖੜ੍ਹਾ ਦੇਖ ਰਿਹਾ ਸੀ। ਉਸ ਨੇ ਕਿਹਾ, “ਜੇ ਤੁਸੀਂ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹੋ ਤਾਂ ਤੁਹਾਨੂੰ ਸੌਖਾ ਨਹੀਂ ਹੋਵੇਗਾ?” ਅਨਾਨਸੀ ਨੇ ਬੁੱਧੀ ਨਾਲ ਭਰੇ ਘੜੇ ਨੂੰ ਆਪਣੀ ਪਿੱਠ ਤੇ ਬੰਨ੍ਹਣ ਦੀ ਕੋਸ਼ਿਸ਼ ਕੀਤੀ ਅਤੇ ਅਸਲ ਵਿੱਚ ਇਹ ਬਹੁਤ ਜਿਆਦਾ ਸੌਖਾ ਸੀ।

...

Den lille sønnen til Anansi hadde stått og sett på ved foten av treet. “Hadde det ikke vært lettere å klatre med krukka på ryggen i stedet?” sa han. Anansi prøvde å binde fast leirkrukka full av visdom på ryggen. Og da ble det jo mye lettere.